

**TODAY'S HUKAMNAMA FROM SRI DARBAR SAHIB, Sri Amritsar.**

**[June 13<sup>th</sup>, 2025 – Friday - 04:30 AM. IST]**

**ਧਨਾਸਰੀ ਮਹਲਾ ੫ ॥**

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ  
ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ  
ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ  
ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ  
ਅਨੁਰਾਗਾ ॥੨॥੧੬॥੪੭॥

ਸ਼ੁੱਕਰਵਾਰ, ੩੧ ਜੇਠ (ਸੰਮਤ ੫੫੭ ਨਾਨਕਸ਼ਾਹੀ) ੧੩ ਜੂਨ, ੨੦੨੫ (ਅੰਗ: ੬੮੨)  
ਪੰਜਾਬੀ ਵਿਆਖਿਆ:

**ਧਨਾਸਰੀ ਮਹਲਾ ੫ ॥**

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ  
ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ  
ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ । ੧। ਹੇ ਪ੍ਰਭੂ!  
ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ  
ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!)  
ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ । ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ  
ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ  
ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) ।  
ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ  
ਦੇਂਦੇ ਹਨ । ੨।੧੬।੪੭।

**English Translation:**

**DHANAASAREE, FIFTH MEHL:**

One who forgets the Lord of life, the Great Giver — know that he is most unfortunate. One whose mind is in love with the Lord's lotus feet, obtains the pool of ambrosial nectar. || 1 || Your humble servant awakes in the Love of the Lord's Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Friday, 31<sup>st</sup> Jayt'h (Samvat 557 Nanakshahi) 13<sup>th</sup> June, 2025 (Ang: 682)